

ਤੁਰੰਤ ਰਿਲੀਜ਼ ਲਈ

ਸਿਟੀ ਆਫ ਬ੍ਰੈਂਪਟਨ ਦੇ ਐਕਸੈਸੀਬਿਲਿਟੀ ਅਵਾਰਡਸ ਲਈ ਨਾਮਾਂਕਣ ਹੁਣ ਸ਼ੁਰੂ ਹੋ ਗਏ ਹਨ

ਬ੍ਰੈਂਪਟਨ, ਓਨਟਾਰੀਓ (2 ਫਰਵਰੀ, 2021) – ਸਿਟੀ ਆਫ ਬ੍ਰੈਂਪਟਨ ਦੇ ਐਕਸੈਸੀਬਿਲਿਟੀ ਅਵਾਰਡਸ (Accessibility Awards) ਲਈ ਨਾਮਾਂਕਣ ਹੁਣ ਸ਼ੁਰੂ ਹੋ ਗਏ ਹਨ।

ਐਕਸੈਸੀਬਿਲਿਟੀ ਅਵਾਰਡਸ, ਨਾਗਰਿਕ ਸਨਮਾਨ ਵਾਲਾ ਇੱਕ ਪ੍ਰੋਗਰਾਮ ਹੈ, ਜਿਸ ਵਿੱਚ ਬ੍ਰੈਂਪਟਨ ਦੇ ਉਹਨਾਂ ਵਿਅਕਤੀਆਂ, ਕਾਰੋਬਾਰੀਆਂ ਅਤੇ ਸੰਗਠਨਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ, ਜੋ ਅਪਾਹਜਪੁਣੇ ਵਾਲੇ ਵਿਅਕਤੀਆਂ ਦੀ ਪਹੁੰਚਯੋਗਤਾ ਅਤੇ ਸ਼ਮੂਲੀਅਤ ਵਿੱਚ ਵਚਨਬੱਧਤਾ ਦਰਸਾਉਂਦੇ ਹਨ।

ਨਾਮਾਂਕਿਤ ਵਿਅਕਤੀਆਂ ਦਾ ਮੁਲਾਂਕਣ, ਹੇਠਾਂ ਲਿਖੇ ਖੇਤਰਾਂ ਵਿੱਚ ਹਾਸਲ ਕੀਤੀਆਂ ਉਪਲਬਧੀਆਂ ਅਤੇ ਯੋਗਦਾਨਾਂ ਦੇ ਆਧਾਰ ਤੇ ਕੀਤਾ ਜਾਂਦਾ ਹੈ:

- **ਰੁਕਾਵਟਾਂ ਨੂੰ ਰੋਕਣਾ ਅਤੇ ਦੂਰ ਕਰਨਾ** – ਰੁਕਾਵਟ ਦਾ ਪ੍ਰਕਾਰ, ਵਿਹਾਰ ਸਬੰਧੀ, ਗੱਲਬਾਤ ਸਬੰਧੀ, ਸਰੀਰਕ, ਪ੍ਰੋਗਰਾਮ ਸਬੰਧੀ, ਸਮਾਜਿਕ ਜਾਂ ਟ੍ਰਾਂਸਪੋਰਟੇਸ਼ਨ ਜਾਂ ਪਾਲਸੀ ਨਾਲ ਸਬੰਧਿਤ ਹੋ ਸਕਦਾ ਹੈ।
- **ਅਪਾਹਜਪੁਣੇ ਵਾਲੇ ਵਿਅਕਤੀਆਂ ਲਈ ਸੁਵਿਧਾਜਨਕ ਪ੍ਰਬੰਧ ਕਰਨਾ** – ਇਸ ਤਰ੍ਹਾਂ ਦੇ ਪ੍ਰਬੰਧ ਵਿੱਚ ਥਾਂ, ਸੈਡਿਊਲ ਜਾਂ ਕੰਮ ਵਿੱਚ ਅਜਿਹਾ ਸੁਧਾਰ ਸ਼ਾਮਲ ਹੋ ਸਕਦਾ ਹੈ, ਜੋ ਕਿਸੇ ਵਿਅਕਤੀ ਨੂੰ ਭਾਈਚਾਰੇ ਵਿੱਚ ਘੁਲਣ-ਮਿਲਣ ਵਿੱਚ ਸਮਰੱਥ ਕਰਦਾ ਹੋਵੇ।
- **ਪਹੁੰਚਯੋਗਤਾ ਅੰਬੈਸਡਰ ਜਾਂ ਚੈਂਪੀਅਨ ਵਜੋਂ ਕੰਮ ਕਰਨਾ** – ਭਾਈਚਾਰੇ ਦੇ ਅੰਦਰ ਪਹੁੰਚਯੋਗਤਾ ਸਬੰਧੀ ਜਾਗਰੂਕਤਾ ਵਧਾਉਣਾ।
- **ਅਪਾਹਜਪੁਣੇ ਵਾਲੇ ਵਿਅਕਤੀਆਂ ਲਈ ਰੋਜ਼ਗਾਰ ਸਹਾਇਤਾ ਪ੍ਰਦਾਨ ਕਰਨਾ** – ਕੰਮ ਸਬੰਧੀ ਵਾਤਾਵਰਣ ਵਿੱਚ ਸ਼ਾਮਲ ਹੋਣ ਦੇ ਮੌਕੇ ਪੈਦਾ ਕਰਨਾ।
- **ਚੰਗੀ ਪਹੁੰਚਯੋਗ ਗਾਹਕ ਸੇਵਾ ਪ੍ਰਦਾਨ ਕਰਨਾ** – ਗਾਹਕ ਦੀ ਬੇਨਤੀ ਨੂੰ ਸਮਝਣ ਵਿੱਚ ਸਮਾਂ ਲਗਾਉਣਾ ਅਤੇ ਢੁੱਕਵਾਂ ਹੱਲ ਪੇਸ਼ ਕਰਨਾ।
- **ਸੁਤੰਤਰ ਜੀਵਨ ਲਈ ਸਹਾਇਤਾ ਪ੍ਰਦਾਨ ਕਰਨਾ** – ਕੁਸਲਤਾਵਾਂ ਦੀ ਟ੍ਰੇਨਿੰਗ ਅਤੇ ਸਹਿਯੋਗ ਵਿੱਚ ਸਹਾਇਤਾ ਕਰਨਾ।

ਇਸ ਸਾਲ ਨਵਾਂ, ਅਵਾਰਡਸ ਪ੍ਰੋਗਰਾਮ ਵਿੱਚ ਖੁਦ ਦਾ ਵੀ ਨਾਮਾਂਕਣ ਕੀਤਾ ਜਾ ਸਕਦਾ ਹੈ।

ਅਵਾਰਡ ਲਈ ਯੋਗ ਹੋਣ ਵਾਸਤੇ, ਨਾਮਾਂਕਿਤ ਵਿਅਕਤੀ, ਬ੍ਰੈਂਪਟਨ ਦਾ ਨਿਵਾਸੀ, ਬ੍ਰੈਂਪਟਨ ਵਿੱਚ ਚੱਲਣ ਵਾਲਾ ਭਾਈਚਾਰਕ ਜਾਂ ਗੈਰ-ਲਾਭ ਸੰਗਠਨ ਜਾਂ ਬ੍ਰੈਂਪਟਨ ਵਿੱਚ ਕਿਸੇ ਕਾਰੋਬਾਰ ਦਾ ਮਾਲਕ ਹੋਣਾ ਲਾਜ਼ਮੀ ਹੈ। ਇਹ ਵੀ ਲਾਜ਼ਮੀ ਹੈ ਕਿ ਨਾਮਾਂਕਿਤ ਵਿਅਕਤੀਆਂ ਦੀਆਂ ਉਪਲਬਧੀਆਂ ਅਤੇ ਯੋਗਦਾਨਾਂ ਤੋਂ, ਬ੍ਰੈਂਪਟਨ ਦੇ ਭਾਈਚਾਰੇ ਨੂੰ ਫਾਇਦਾ ਪਹੁੰਚਿਆ ਹੋਵੇ।

ਨਾਮਾਂਕਣ, 31 ਮਾਰਚ ਤੱਕ ਸਵੀਕਾਰ ਕੀਤੇ ਜਾਣਗੇ। ਅਵਾਰਡਸ, ਬਸੰਤ ਵਿੱਚ ਦਿੱਤੇ ਜਾਣਗੇ।

ਐਕਸੈਸੀਬਿਲਿਟੀ ਅਵਾਰਡਸ ਅਤੇ ਔਨਲਾਈਨ ਨਾਮਾਂਕਣ ਫਾਰਮ ਬਾਰੇ ਹੋਰ ਜਾਣਕਾਰੀ ਲਈ, ਨਿਵਾਸੀ www.brampton.ca ਤੇ ਜਾ ਸਕਦੇ ਹਨ।

ਹਵਾਲੇ

“ਬ੍ਰੈਂਪਟਨ ਇੱਕ ਮੇਜ਼ੈਕ ਹੈ ਅਤੇ ਸਿਟੀ, ਪਹੁੰਚਯੋਗਤਾ ਨੂੰ ਵਧਾਉਣ ਅਤੇ ਸਾਡੇ ਵੱਨ-ਸੁਵੰਨੇ ਭਾਈਚਾਰੇ ਵਿੱਚ ਸਾਰਿਆਂ ਲਈ, ਆਪਣੇਪਣ ਦੀ ਭਾਵਨਾ ਨੂੰ ਵਧਾਉਣ ਲਈ ਮੌਕਿਆਂ ਦੀ ਪਛਾਣ ਕਰਨ ਲਈ ਵਚਨਬੱਧ ਹੈ। ਜੇਕਰ ਤੁਸੀਂ ਕਿਸੇ ਅਜਿਹੇ ਵਿਅਕਤੀ, ਕਾਰੋਬਾਰੀ ਜਾਂ ਸੰਗਠਨ ਨੂੰ ਜਾਣਦੇ ਹੋ, ਜੋ ਅਪਾਹਜਪੁਣੇ ਵਾਲੇ ਵਿਅਕਤੀਆਂ ਲਈ ਪਹੁੰਚਯੋਗਤਾ ਅਤੇ ਸ਼ਮੂਲੀਅਤ ਵਿੱਚ ਸੁਧਾਰ ਕਰਨ ਲਈ ਕੰਮ ਕਰ ਰਿਹਾ ਹੈ, ਤਾਂ ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ 2021 ਦੇ

ਐਕਸੈਸੀਬਿਲਿਟੀ ਅਵਾਰਡਸ ਲਈ ਨਾਮਾਂਕਣ ਜਮ੍ਹਾਂ ਕਰਕੇ ਉਹਨਾਂ ਨੂੰ ਸਨਮਾਨਿਤ ਕਰੋ। ਇਹ ਉਹਨਾਂ ਨੂੰ ਸਨਮਾਨਿਤ ਕਰਨ ਦਾ ਸ਼ਾਨਦਾਰ ਮੌਕਾ ਹੈ, ਜੋ ਸਾਡੇ ਸ਼ਹਿਰ ਨੂੰ, ਸਾਰਿਆਂ ਲਈ ਖਾਸ ਬਣਾਉਣ ਲਈ ਕੰਮ ਕਰ ਰਹੇ ਹਨ।”

- ਪੈਟਰਿਕ ਬ੍ਰਾਊਨ (Patrick Brown), ਮੇਅਰ, ਸਿਟੀ ਆਫ ਬ੍ਰੈਂਪਟਨ

“ਸਿਟੀ ਆਫ ਬ੍ਰੈਂਪਟਨ ਅਤੇ ਰੀਜਨ ਆਫ ਪੀਲ ਦੀਆਂ ਐਕਸੈਸੀਬਿਲਿਟੀ ਐਡਵਾਈਜਰੀ ਕਮੇਟੀਆਂ ਦੇ ਮੈਂਬਰ ਵਜੋਂ, ਮੈਨੂੰ ਸਾਡੀ ਸਿਟੀ ਵਿੱਚ, ਬ੍ਰੈਂਪਟਨ ਨੂੰ ਹਰ ਸਮਰੱਥਾ ਵਾਲੇ ਲੋਕਾਂ ਲਈ ਪਹੁੰਚਯੋਗ ਅਤੇ ਖਾਸ ਬਣਾਉਣ ਲਈ, ਲੋਕਾਂ ਵੱਲੋਂ ਕੀਤੇ ਜਾ ਰਹੇ ਕੰਮ ਤੇ ਮਾਣ ਹੈ। ਜੇਕਰ ਤੁਸੀਂ ਸਾਡੇ ਭਾਈਚਾਰੇ ਵਿੱਚ, ਕਿਸੇ ਅਜਿਹੇ ਵਿਅਕਤੀ, ਕਾਰੋਬਾਰੀ ਜਾਂ ਸੰਗਠਨ ਨੂੰ ਜਾਣਦੇ ਹੋ, ਜੋ ਵੰਨ-ਸੁਵੰਨਤਾ ਦੇ ਚੈਂਪੀਅਨ ਹਨ ਅਤੇ ਸਾਡੇ ਭਾਈਚਾਰੇ ਵਿੱਚ ਤਬਦੀਲੀ ਲਿਆਉਣ ਲਈ ਕੰਮ ਕਰ ਰਹੇ ਹਨ, ਤਾਂ ਕਿਰਪਾ ਕਰਕੇ ਉਹਨਾਂ ਨੂੰ ਐਕਸੈਸੀਬਿਲਿਟੀ ਅਵਾਰਡ ਲਈ ਨਾਮਾਂਕਿਤ ਕਰੋ। ਇਕੱਠੇ ਮਿਲ ਕੇ, ਅਸੀਂ ਬ੍ਰੈਂਪਟਨ ਨੂੰ ਹਰ ਸਮਰੱਥਾ ਵਾਲੇ ਲੋਕਾਂ ਲਈ ਵੱਧ ਪਹੁੰਚਯੋਗ ਬਣਾ ਸਕਦੇ ਹਾਂ।”

- ਪੈਟ ਫੋਰਟਿਨੀ (Pat Fortini), ਰੀਜਨਲ ਕਾਉਂਸਲਰ, ਵਾਰਡਸ 7 ਅਤੇ 8; ਮੈਂਬਰ, ਸਿਟੀ ਆਫ ਬ੍ਰੈਂਪਟਨ ਐਕਸੈਸੀਬਿਲਿਟੀ ਐਡਵਾਈਜਰੀ ਕਮੇਟੀ; ਮੈਂਬਰ, ਰੀਜਨ ਆਫ ਪੀਲ ਐਕਸੈਸੀਬਿਲਿਟੀ ਐਡਵਾਈਜਰੀ ਕਮੇਟੀ

“ਸਿਟੀ ਵਿੱਚ, ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਉਮਰ ਅਤੇ ਸਮਰੱਥਾ ਵਾਲੇ ਲੋਕ, ਬ੍ਰੈਂਪਟਨ ਵਿੱਚ ਬਰਾਬਰੀ ਵਾਲੇ ਮੌਕਿਆਂ ਦਾ ਅਨੰਦ ਮਾਣਨ। ਅਸੀਂ ਹਰ ਸਮਰੱਥਾ ਵਾਲੇ ਲੋਕਾਂ ਲਈ ਪਹੁੰਚਯੋਗ ਥਾਵਾਂ ਬਣਾ ਰਹੇ ਹਾਂ। ਸਾਡੇ ਭਾਈਚਾਰੇ ਵਿੱਚ ਉਹਨਾਂ ਲੋਕਾਂ ਦਾ ਧੰਨਵਾਦ, ਜੋ ਬ੍ਰੈਂਪਟਨ ਵਿੱਚ ਪਹੁੰਚਯੋਗਤਾ ਨੂੰ ਵਧਾਉਣ ਵਿੱਚ ਮਦਦ ਕਰ ਰਹੇ ਹਨ। ਐਕਸੈਸੀਬਿਲਿਟੀ ਅਵਾਰਡਸ, ਉਹਨਾਂ ਵਿਅਕਤੀਆਂ, ਕਾਰੋਬਾਰੀਆਂ ਜਾਂ ਸੰਗਠਨਾਂ ਨੂੰ ਸਨਮਾਨਿਤ ਕਰਨ ਦਾ ਮੌਕਾ ਹੈ, ਜੋ ਅਪਾਹਜਪੁਣੇ ਵਾਲੇ ਵਿਅਕਤੀਆਂ ਦੀ ਪਹੁੰਚਯੋਗਤਾ ਅਤੇ ਸ਼ਮੂਲੀਅਤ ਲਈ ਵਚਨਬੱਧ ਹਨ।”

- ਡੇਵਿਡ ਬੈਰਿਕ (David Barrick), ਚੀਫ ਐਡਮਿਨਿਸਟ੍ਰੇਟਿਵ ਅਫਸਰ, ਸਿਟੀ ਆਫ ਬ੍ਰੈਂਪਟਨ

-30-

ਕੈਨੇਡਾ ਵਿੱਚ ਸਭ ਤੋਂ ਵੱਧ ਤੇਜ਼ੀ ਨਾਲ ਵਧਣ ਵਾਲੇ ਸ਼ਹਿਰਾਂ ਵਿੱਚੋਂ ਇੱਕ ਦੇ ਤੌਰ ਤੇ, ਬ੍ਰੈਂਪਟਨ 650,000 ਲੋਕਾਂ ਅਤੇ 70,000 ਕਾਰੋਬਾਰੀਆਂ ਦਾ ਘਰ ਹੈ। ਅਸੀਂ ਜੋ ਵੀ ਕਰਦੇ ਹਾਂ, ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕਰਦੇ ਹਾਂ। ਅਸੀਂ ਸਾਡੇ ਵੰਨ-ਸੁਵੰਨੇ ਭਾਈਚਾਰਿਆਂ ਤੋਂ ਸਰਗਰਮ ਹੁੰਦੇ ਹਾਂ, ਅਸੀਂ ਨਿਵੇਸ਼ ਨੂੰ ਆਕਰਸ਼ਿਤ ਕਰਦੇ ਹਾਂ ਅਤੇ ਅਸੀਂ ਤਕਨੀਕ ਅਤੇ ਵਾਤਾਵਰਣ ਸਬੰਧੀ ਨਵੀਨਤਾ ਨੂੰ ਅੱਗੇ ਵਧਾਉਣ ਦੇ ਸਫ਼ਰ ਤੇ ਹਾਂ। ਅਸੀਂ ਇੱਕ ਅਜਿਹਾ ਸਿਹਤਮੰਦ ਸ਼ਹਿਰ ਬਣਾਉਣ ਵਿੱਚ ਉੱਨਤੀ ਲਈ ਭਾਈਵਾਲੀ ਕਰਦੇ ਹਾਂ, ਜੋ ਸੁਰੱਖਿਅਤ, ਸਥਿਰ ਅਤੇ ਸਫਲ ਹੋਵੇ। ਸਾਡੇ ਨਾਲ [Twitter](#), [Facebook](#), ਅਤੇ [Instagram](#) ਤੇ ਜੁੜੋ। www.brampton.ca ਤੇ ਹੋਰ ਜਾਣੋ।

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | Monika.Duggal@brampton.ca